

ਮੁਖਵਾਕ ਨੰਬਰ ੧੬੭

[ਆਦਿ ਅੰਗ ੮੦੧-੮੦੨]

**ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥
ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ
ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭ ਚਿਤਿ ਆਵੈ ਤਾ ਕੈਸੀ ਭੀੜ ॥
ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੁਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੁਰਨ
ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ
ਗਈ ਸਭ ਦੁਰਮਤਿ ਗੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ
ਸਦਾ ਅਨੰਦ ॥੪॥੩॥**

ਬਿਲਾਵਲੁ ਮਹਲਾ ੫ ॥

ਗੁਰੂ ਅਰਜਨ ਸਾਹਿਬ ਜੀ ਦਾ ਉਚਾਰਨ ਕੀਤਾ ਹੋਇਆ ਇਹ ਮੁਖਵਾਕ ਬਿਲਾਵਲ ਰਾਗ ਵਿੱਚ ਅੰਕਿਤ ਹੈ ਜਿਸ ਪ੍ਰਮੇਸ਼ਰ ਨੂੰ ਸੁੱਖਾਂ ਦਾ ਖਜ਼ਾਨਾ ਅਣਗਿਣਤ ਗੁਣਾਂ ਵਾਲਾ ਵਰਣਨ ਕਰਦੇ ਹਨ ਤੇ ਜਗਿਆਸੂ ਮੁਖ ਦੁਆਰਾ ਆਪਣੇ ਆਪ ਨੂੰ ਅਨਾਥ ਮੰਨ ਕੇ ਬੇਨਤੀ ਕਰਦੇ ਹਨ ਕਿ ਕਿਰਪਾ ਕਰਕੇ ਮੇਰੇ ਹਿਰਦੇ ਵਿੱਚ ਵੱਸ ਜਾਓ, ਮੈਂ ਗੁਣਾਂ ਤੋਂ ਰਹਿਤ ਹਾਂ ਕਿਉਂਕਿ ਪ੍ਰਮਾਤਮਾ ਨੂੰ ਚੇਤੇ ਕਰਨ ਨਾਲ ਸਾਰੀਆਂ ਭੀੜਾਂ (ਮੁਸ਼ਕਲਾਂ) ਦੂਰ ਹੋ ਜਾਂਦੀਆਂ ਹਨ। ਜੇ ਪ੍ਰਮਾਤਮਾ ਦੇ ਸੇਵਕ ਹੋ ਜਾਂਦੇ ਹਨ ਉਨ੍ਹਾਂ ਨੂੰ ਜਮਾਂ ਦੀ ਪੀੜ ਨਹੀਂ ਹੁੰਦੀ। ਨਾਮ ਸਿਮਰਣ ਨਾਲ ਸਾਰੇ ਦੁੱਖ ਨੱਸ ਜਾਂਦੇ ਹਨ। ਸਿਮਰਨ ਕਰਨ ਵਾਲਿਆਂ ਦੇ ਸਦਾ ਹੀ ਪ੍ਰਭੂ ਅੰਗ ਸੰਗ ਵੱਸਦਾ ਹੈ। ਪ੍ਰਭੂ ਦਾ ਨਾਮ ਮਨ, ਤਨ ਵਿੱਚ ਆਸਰਾ ਬਣ ਜਾਂਦਾ ਹੈ। ਪ੍ਰਭੂ ਦਾ ਪਿਆਰਾ ਐਸਾ ਮਹਿਸੂਸ ਕਰਦਾ ਹੈ ਕਿ ਪ੍ਰਭੂ ਦੇ ਵਿਸਰਨ ਨਾਲ ਤਨ ਖੋਹ ਰੂਪ ਹੈ। ਜਿਨ੍ਹਾਂ ਨੂੰ ਵਾਹਿਗੁਰੂ ਚੇਤੇ ਆਵੇ ਉਨ੍ਹਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ। ਨਾਮ ਨੂੰ ਵਿਸਾਰ ਕੇ ਸਭ ਦੀ ਅਧੀਨਗੀ ਹੋ ਜਾਂਦੀ ਹੈ। ਜਿਨ੍ਹਾਂ ਦੀ ਵਾਹਿਗੁਰੂ ਦੇ ਚਰਨਾਂ ਨਾਲ ਪ੍ਰੀਤ ਲੱਗੀ ਹੈ, ਉਨ੍ਹਾਂ ਦੀ ਸਾਰੀ ਭੈੜੀ ਮੱਤ ਦੂਰ ਹੋ ਗਈ ਜਿਨ੍ਹਾਂ ਦੇ ਮਨ, ਤਨ ਵਿੱਚ ਪ੍ਰਮਾਤਮਾ ਦਾ ਨਾਮ ਮੰਤਰ ਹੈ ਉਨ੍ਹਾਂ ਦੇ ਪ੍ਰਤੱਖ ਘਰਾਂ ਵਿੱਚ, ਵਾ—ਉਨ੍ਹਾਂ ਦੇ ਅੰਤਸਕਰਣ ਰੂਪੀ ਘਰ ਵਿੱਚ ਖੁਸ਼ੀ, ਖੇਡਾ ਬਣਿਆ ਰਹਿੰਦਾ ਹੈ। ਸੋ ਐਸਾ ਸੰਮਿਲਤ ਭਾਵ, ਇਸ ਮੁਖਵਾਕ ਵਿੱਚ ਗੁਰੂ ਅਰਜਨ ਸਾਹਿਬ ਜੀ ਨੇ ਉਚਾਰਨ ਕੀਤਾ ਹੈ ਤੇ ਉਸ ਦੀਆਂ ਸਾਰੀਆਂ ਤੁਕਾਂ ਦਾ ਸੰਖੇਪ ਰੂਪ ਲਿਆ ਹੈ। ਹੁਣ ਮੁਖਵਾਕ ਦੀ ਪਹਿਲੀ ਤੁਕ ਵਿੱਚ ਜਗਿਆਸੂ ਮੁਖ ਦੁਆਰਾ ਉਪਦੇਸ਼ ਬਖਸ਼ਿਸ਼ ਕਰਦੇ ਹਨ।

ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥

ਹੇ ਮੇਰੇ ਪ੍ਰੀਤਮ ਪ੍ਰਭ=ਮਾਲਕ ਤੂੰ ਸੁੱਖਾਂ ਦਾ ਨਿਧਾਨ=ਖਜ਼ਾਨਾ ਹੈਂ। ਭਾਵ, ਹੇ ਮੇਰੇ ਮਾਲਕ! ਤੇਰੇ ਵਿੱਚ ਦੁੱਖ ਨਾਂ ਦੀ ਕੋਈ ਚੀਜ਼ ਨਹੀਂ ਹੈ ਤੂੰ ਸੰਪੂਰਨ ਰੂਪ ਵਿੱਚ ਸੁੱਖ ਸਰੂਪ ਹੈਂ। ਔਰ ਤੇਰਾ ਨਾਮ ਭੀ ਸੁੱਖ ਰੂਪ ਹੈ। ਜੇ ਤੇਰੇ ਨਾਲ ਜੁੜਨ ਵਾਲੇ ਹਨ ਉਹ ਵੀ ਜੁੜਨ ਤੋਂ ਸੁੱਖ ਅਨੁਭਵ ਕਰਦੇ ਹਨ।

ਯਥਾ— ੧. ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥

[ਸਾਰਗ ਮਹਲਾ ੫, ਅੰਗ ੧੨੨੨]

੨. ਸੁਖ ਨਿਧਾਨੁ ਪ੍ਰਭੁ ਏਕੁ ਹੈ ਅਭਿਨਾਸੀ ਸੁਣਿਆ ॥

[ਵਾਰ ਗਉੜੀ ਮਹਲਾ ੫, ਅੰਗ ੩੧੯]

੩. ਸੁਖ ਨਿਧਾਨ ਹਰਿ ਅਲਖ ਸੁਆਮੀ ॥

[ਗਉੜੀ ਮਹਲਾ ੫, ਅੰਗ ੧੮੪]

ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥

ਹੇ ! ਠਾਕੁਰ=ਮਾਲਕ ਪ੍ਰਭ=ਪ੍ਰਮੇਸ਼ਰ ਤੇਰੇ ਗੁਣ=ਖੂਬੀਆਂ ਭਾਵ ਸ਼੍ਰੇਸ਼ਟ ਖੂਬੀਆਂ ਅਗਨਤ=ਗਿਣਤੀ ਤੋਂ ਰਹਿਤ, ਬਿਅੰਤ ਹਨ।

ਯਥਾ— ੧. ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ [ਆਸਾ ਮਹਲਾ ੫, ਅੰਗ ੪੫੮]

੨. ਆਇ ਨ ਜਾਵੈ ਨਿਹਚਲੁ ਧਨੀ ॥ ਬਿਅੰਤ ਗੁਣਾਂ ਤਾ ਕੇ ਕੇਤਕ ਗਨੀ ॥

[ਗੋਂਡ ਮਹਲਾ ੫, ਅੰਗ ੮੬੨]

੩. ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ [ਆਸਾ ਮਹਲਾ ੫, ਅੰਗ ੪੫੩]

੪. ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ [ਗਉੜੀ ਮਹਲਾ ੫, ਅੰਗ ੨੪੮]

ਮੋਹਿ ਅਨਾਥ ਤੁਮਰੀ ਸਰਣਾਈ ॥

ਹੇ ਵਾਹਿਗੁਰੂ ! ਮੈਂ ਅਨਾਥ=ਯਤੀਮ, ਸੁਆਮੀ ਤੋਂ ਰਹਿਤ ਹਾਂ, ਭਾਵ ਜਿਸਦਾ ਕੋਈ ਰੱਖਿਆ ਕਰਨ ਵਾਲਾ ਮਾਲਕ ਨਹੀਂ। ਦੁਖੀ ਹੋ ਕੇ ਤੁਮਰੀ=ਤੁਹਾਡੀ ਸਰਣਾਈ=ਸਰਣ ਗ੍ਰਹਿਣ ਕੀਤੀ ਹੈ।

ਕਰਿ ਕਿਰਪਾ ਹਰਿ ਚਰਨ ਧਿਆਈ ॥੧॥

ਹੇ ! ਹਰਿ=ਹਰੀ ਵਾਹਿਗੁਰੂ ਮੇਰੇ ਉੱਤੇ ਇਹ ਕਿਰਪਾ ਕਰੋ ਕਿ ਮੈਂ ਆਪ ਜੀ ਦੇ ਚਰਨਾਂ ਦਾ ਧਿਆਈ=ਧਿਆਉਣ ਵਾਲਾ ਹੋਵਾਂ।

ਯਥਾ— ੧. ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥

ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥ [ਜੈਤਸਰੀ ਮਹਲਾ ੫, ਅੰਗ ੭੦੨]

੨. ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥

[ਕਾਨੜਾ ਮਹਲਾ ੫, ਅੰਗ ੧੩੦੧]

ਸੋ ਜਗਿਆਸੂ ਰੂਪ ਇਸ਼ਤਰੀ ਦੀ ਇਹ ਜੋਦੜੀ ਹੈ ਕਿ ਮੈਂ ਗਰੀਬ, ਮਾਣ ਤੋਂ ਰਹਿਤ ਨਿਮਾਣੀ ਹਾਂ ਜਦੋਂ ਪ੍ਰਮੇਸ਼ਰ ਨੇ ਮੇਰੀ ਬੁੱਧ ਰੂਪ ਬਾਂਹ ਸੰਸਾਰ ਦੇ ਪਦਾਰਥਾਂ ਵਿੱਚ ਡੁੱਬਦੀ ਹੋਈ ਪਕੜ ਲਈ। ਤਾਂ ਉਸ ਪਤੀ ਪ੍ਰਮੇਸ਼ਰ ਦੀ ਅਭੇਦਤਾ ਰੂਪ ਪਤੀ ਬ੍ਰਹਮ ਦੀ ਰਾਣੀ ਹੋ ਗਈ।

ਯਥਾ— ਮੋਹਿ ਅਨਾਥ ਗਰੀਬ ਨਿਮਾਣੀ ॥ ਕੰਤ ਪਕਰਿ ਹਮ ਕੀਨੀ ਰਾਨੀ ॥

[ਆਸਾ ਮਹਲਾ ੫, ਅੰਗ ੩੯੪]

ਦਇਆ ਕਰਹੁ ਬਸਹੁ ਮਨਿ ਆਇ ॥

ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

ਹੇ ! ਵਾਹਿਗੁਰੂ ਦਇਆ ਦ੍ਰਿਸ਼ਟੀ ਕਰਹੁ=ਕਰਕੇ ਮੇਰੇ ਮਨ ਵਿੱਚ ਆ ਕਰਕੇ ਬਸਹੁ=ਵੱਸ ਜਾਓ। ਜੋ ਹਿਰਦੇ ਵਿੱਚ ਪ੍ਰਵੇਸ਼ ਕਰਨਾ, ਇਹੀ ਉਸ ਵਾਹਿਗੁਰੂ ਦਾ ਆਉਣਾ ਹੈ। ਹਿਰਦੇ ਵਿੱਚ ਵਸਾਉਣਾ ਮੇਰੇ ਵੱਸ ਨਹੀਂ। ਤੂੰ ਆਪ ਹੀ ਕਿਰਪਾ ਕਰਕੇ ਮੇਰੇ ਹਿਰਦੇ ਵਿੱਚ ਵਸਣਾ ਕਰ। ਮੋਹਿ=ਮੈਂ ਨਿਰਗੁਨ=ਗੁਣਾਂ ਤੋਂ ਰਹਿਤ ਨਿਰ=ਰਹਿਤ, ਗੁਣ ਭਾਵ ਗੁਣਾਂ ਤੋਂ ਹੀਣੇ ਨੂੰ ਆਪਣੇ ਨਾਮ ਰੂਪ ਪੱਲੇ ਦੇ ਨਾਲ ਲਗਾ ਲੈਣਾ ਕਰੋ।

ਯਥਾ— ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿੰਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥

[ਗਉੜੀ ਮਹਲਾ ੪, ਅੰਗ ੧੭੩]

ਪ੍ਰਭੂ ਚਿਤਿ ਆਵੈ ਤਾ ਕੈਸੀ ਭੀੜ ॥

ਉਹ ਪ੍ਰਭੂ=ਵਾਹਿਗੁਰੂ ਪ੍ਰਮੇਸ਼ਰ ਚਿਤਿ=ਚੇਤੇ ਆਵੈ ਭਾਵ ਯਾਦ ਆਵੈ ਤਾਂ ਫਿਰ ਕੈਸੀ=ਕਿਹੋ ਜਿਹੀ ਭੀੜ=ਬਿਪਤਾ ਹੈ, ਅਥਵਾ ਕਾਮ, ਕ੍ਰੋਧ ਆਦਿਕ ਦੀ ਭੀੜ ਵਿੱਚ ਜੇ ਉਹ ਚੇਤੇ ਆ ਜਾਵੇ ਤਾਂ ਇਸ ਭੀੜ=ਬਿਪਤਾ ਵਿੱਚ ਜੀਵ ਦੀ ਰੱਖਿਆ ਹੁੰਦੀ ਹੈ।

ਯਥਾ— ਪ੍ਰਭੂ ਚਿਤਿ ਆਏ ਸਭ ਦੁਖੁ ਜਾਇ ॥ ਭੈ ਸਭ ਬਿਨਸਹਿ ਹਰਿ ਕੈ ਨਾਇ ॥

[ਗਉੜੀ ਮਹਲਾ ੫, ਅੰਗ ੧੮੪]

ਇਸੇ ਸਿਧਾਂਤ ਦੇ ਲੱਗਣ ਵਾਲੀ ਇੱਕ ਸਾਖੀ ਜੋ ਹੁਣ ਦੇ ਸਮੇਂ ਵਿੱਚ ਵਰਤੀ, ਕੋਈ ਬਹੁਤ ਲੰਮਾਂ ਸਮਾਂ ਨਹੀਂ ਹੈ। ਸੰਨ ੧੯੪੭ ਦੀ ਗੱਲ ਹੈ।

ਸਾਖੀ ਇਕ ਮੁਸਲਮਾਨ ਦੇ ਗੁਰੂ ਉੱਤੇ ਭਰੋਸਾ ਰੱਖਣ ਦੀ—ਜਿਸ ਵੇਲੇ ਭਾਰਤ ਦੇਸ਼ ਦੇ ਸਮੇਂ ਨੇ ਕਰਵਟ ਲਈ ਹਿੰਦੁਸਤਾਨ ਤੇ ਪਾਕਿਸਤਾਨ ਦੇ ਰੂਪ ਵਿੱਚ ਬਦਲ ਗਿਆ ਦੇਸ਼ਾਂ ਦੀਆਂ ਹੱਦਾਂ ਮਿਣੀਆਂ ਗਈਆਂ ਲੋਕੀ ਆਪਣੇ ਘਰ-ਬਾਰ ਛੱਡ ਕੇ ਆਪਣੇ-ਆਪਣੇ ਦੇਸ਼ ਨੂੰ ਪਰਤਣ ਲੱਗੇ ਉਸ ਵੇਲੇ ਬਿਅੰਤ ਘਟਨਾਵਾਂ ਦਿਲ ਕੰਬਾਉ ਵਰਤੀਆਂ ਕਿਉਂਕਿ ਬਹੁਤ ਸਾਰੇ ਲੁਟੇਰੇ ਲੋਕ ਬੇਗੁਨਾਹ ਲੋਕਾਂ ਦੀਆਂ ਜਾਨਾਂ ਲੈਣ ਲੱਗੇ ਭਾਵੇਂ ਉੱਤੇ ਪਾਕਿਸਤਾਨ ਤੋਂ ਹਿੰਦੁਸਤਾਨ ਆਉਣ ਵਾਲੇ ਹਿੰਦੂ ਸਿੱਖ ਸਨ, ਭਾਵੇਂ ਹਿੰਦੁਸਤਾਨ ਤੋਂ ਪਾਕਿਸਤਾਨ ਜਾਣ ਵਾਲੇ ਮੁਸਲਮਾਨ ਦੋਨਾਂ ਪਾਸਿਆਂ ਤੋਂ ਵੱਡੇ-ਵੱਡੇ ਜੁਲਮ ਹੋਏ। ਜੋ ਕਹਿਣ ਸੁਣਨ ਲਿਖਣ ਵਿੱਚ ਨਹੀਂ ਆ ਸਕਦੇ। ਅਨੇਕਾਂ ਦੀਆਂ ਜਾਨਾਂ ਦੀ ਰੱਖਿਆ ਰੱਬੀ ਤਾਕਤ ਨਾਲ ਹੋਈ ਉਨ੍ਹਾਂ ਵਿੱਚ ਇੱਕ ਮੁਸਲਮਾਨ ਪਰਿਵਾਰ ਦੀ ਜਿਸ ਢੰਗ ਨਾਲ ਰੱਖਿਆ ਹੋਈ ਉਹ ਇੱਕ ਬੜੀ ਦਿਲਚਸਪ ਕਹਾਣੀ ਹੈ। ਇਹ ਮੁਸਲਮਾਨ ਪਰਿਵਾਰ ਪੰਜਾਬ ਦੀ ਧਰਤੀ ਦੇ ਰਹਿਣ ਵਾਲਾ ਅਮੀਰ ਅਤੇ ਇੱਜ਼ਤਦਾਰ ਪਰਿਵਾਰ ਸੀ। ਇਸ ਬਿਪਤਾ ਵਿੱਚ ਆਪਣੇ ਹੀ ਘਰ ਵਿੱਚ ਸਹਿਮਿਆ ਅਤੇ ਡਰਿਆ ਹੋਇਆ ਆਪਣੇ ਖੁਦਾ ਨੂੰ ਚੇਤੇ ਕਰੀ ਜਾ ਰਿਹਾ ਸੀ ਕਿ ਹੇ ਖੁਦਾ ਮੇਰੇ ਪਰਿਵਾਰ ਦੀ ਰੱਖਿਆ ਕਰੋ। ਮੈਂ ਇਥੋਂ ਲੱਗੇ ਹੋਏ ਕੈਂਪ ਵਿੱਚ ਜਾਣਾ ਚਾਹੁੰਦਾ ਹਾਂ ਕਿਉਂਕਿ ਦੋਹਾਂ ਦੇਸ਼ਾਂ ਦੇ ਲੱਗੇ ਫੌਜੀ ਕੈਂਪਾਂ ਵਿੱਚ ਹੀ ਜਾਣਾ ਔਖਾ ਹੁੰਦਾ ਸੀ ਉਥੋਂ ਅੱਗੇ ਫਿਰ ਫੌਜ ਦੀ ਜ਼ਿੰਮੇਵਾਰੀ ਹੁੰਦੀ ਸੀ ਕੈਂਪ ਵਿੱਚ ਜਾ ਕੇ ਕੋਈ ਖ਼ਤਰਾ ਨਹੀਂ ਸੀ ਰਹਿੰਦਾ। ਇਸ ਮੁਸਲਮਾਨ ਪਰਿਵਾਰ ਦੇ ਆਗੂ ਨੇ ਇਹ ਸੋਚਿਆ ਕਿ ਹੁਣ ਘਰ ਵਿੱਚ ਰਿਹਾ ਵੀ ਮੇਰਾ ਪਰਿਵਾਰ ਖ਼ਤਰੇ ਤੋਂ ਖ਼ਾਲੀ ਨਹੀਂ। ਜੇ ਮੈਂ ਇਥੋਂ ਪਰਿਵਾਰ ਨੂੰ ਲੈ ਕੇ ਫੌਜੀ ਕੈਂਪ ਵਿੱਚ ਜਾਂਦਾ ਹਾਂ ਤਾਂ ਰਸਤੇ ਵਿੱਚ ਮੇਰੇ ਪਰਿਵਾਰ ਦੀ ਜਾਨ ਭੀ ਜਾ ਸਕਦੀ ਹੈ ਧਨ, ਮਾਲ ਦੀ ਤਾਂ ਗੱਲ ਹੀ ਕੋਈ ਖ਼ਾਸ ਨਹੀਂ ਔਰ ਮੇਰੀਆਂ ਨੌਜਵਾਨ ਧੀਆਂ ਦੀ ਜਿਨ੍ਹਾਂ ਨੇ ਕਦੇ ਪਰਾਏ ਮਰਦ ਦਾ ਚਿਹਰਾ ਤੱਕ ਕੇ ਨਹੀਂ ਦੇਖਿਆ, ਉਨ੍ਹਾਂ ਦੀ ਬੇਇਜ਼ਤੀ ਭੀ ਹੋ ਸਕਦੀ ਹੈ, ਸੁੰਦਰ ਸਰੂਪ ਜਾਣ ਕੇ ਮੇਰੀਆਂ ਬੇਟੀਆਂ ਨੂੰ ਮੇਰੇ ਕੋਲੋਂ ਖੋਹਿਆ ਭੀ ਜਾ ਸਕਦਾ ਹੈ। ਮੇਰਾ ਪਰਿਵਾਰ ਹੁਣ ਅੱਜ ਆਟੇ ਦੇ ਦੀਵੇ ਦੀ ਨਿਆਈਂ ਹੈ, ਆਟੇ ਦੇ ਦੀਵੇ ਨੂੰ ਘਰ ਵਿੱਚ ਚੂਹੇ ਤੇ ਬਾਹਰ ਕਾਂ ਪੈਂਦੇ ਹਨ ਐਸੇ ਬਿਪਤਾ ਵਿੱਚ ਉਸਨੂੰ ਖੁਦਾ ਚੇਤੇ ਆਇਆ ਤੇ ਨਾਲ ਹੀ ਖੁਦਾ ਦਾ ਸਰਗੁਣ ਸਰੂਪ ਗੁਰੂ ਗੋਬਿੰਦ ਸਿੰਘ ਜੀ ਚੇਤੇ ਆਏ। ਮਨ ਵਿੱਚ ਗੁਰੂ ਜੀ ਦਾ ਧਿਆਨ ਆਉਂਦਿਆਂ ਹੀ ਪੁਰਾਣੀਆਂ ਸਾਂਝਾਂ ਯਾਦ ਆ ਗਈਆਂ ਕਿ ਸਾਡੇ ਬਜ਼ੁਰਗਾਂ ਨਾਲ ਗੁਰੂ ਘਰ ਦੀ ਪਹਿਲਾਂ ਤੋਂ ਸਾਂਝ ਚਲੀ ਆ ਰਹੀ ਹੈ ਕੁਝ ਮੂਰਖਾਂ ਨੇ ਭਾਵੇਂ ਉਹ ਸਾਡੇ ਹੀ ਕਹਾਉਣ ਵਾਲੇ ਸਨ, ਇਸਲਾਮ ਵਿਰੁੱਧ ਗ਼ਲਤ ਕਰਮ ਭੀ ਕੀਤੇ। ਜਿਨ੍ਹਾਂ ਦੀ ਸਾਡੇ ਧਰਮ ਵਿੱਚ ਆਗਿਆ ਨਹੀਂ ਸੀ। ਜੈਸਾ ਕਿ ਗੁਰੂ ਸਾਹਿਬ ਦੇ ਬੱਚਿਆਂ ਨੂੰ ਨਿਰਦੋਸ਼ ਕਤਲ ਕਰਨਾ ਹੈ। ਇਤਿਆਦਿਕ ਹੋਰ ਵੀ ਬਹੁਤ ਸਾਰੇ ਕੁਕਰਮ ਸਾਡੇ ਹੋਣ ਵਾਲਿਆਂ ਨੇ ਕੀਤੇ, ਪਰ ਇਸ ਦੇ ਨਾਲ ਹੀ ਗੁਰੂ ਨਾਨਕ ਤੋਂ ਲੈ ਕੇ ਪੁਰਾਣੀ ਸਾਂਝ ਸਾਡੀ ਸਿੱਖ ਧਰਮ ਨਾਲ ਚੱਲੀ ਆ ਰਹੀ ਹੈ। ਗੁਰੂ ਨਾਨਕ ਦੇ ਅਨੇਕਾਂ ਸਿੱਖਾਂ ਵਿੱਚੋਂ ਦੋ ਸਿੱਖ ਜੋ ਬਹੁਤ ਪ੍ਰਸਿੱਧ ਭਾਈ ਬਾਲਾ ਤੇ ਮਰਦਾਨਾ ਹੋਏ ਹਨ ਉਨ੍ਹਾਂ ਵਿੱਚ ਮਰਦਾਨਾ ਸਾਡਾ ਹੀ ਮੁਸਲਮਾਨ ਭਰਾ ਸੀ। ਫਿਰ ਗੁਰੂ ਕਾ ਸਿੱਖ ਰਾਇ ਬੁਲਾਰ ਹੋਇਆ

ਉਹ ਭੀ ਸਾਡਾ ਹੀ ਸੀ। ਸ਼ਾਹ ਹੁਸੈਨ ਤੀਸਰੇ ਪਾਤਿਸ਼ਾਹ ਦਾ ਸਿੱਖ ਉਹ ਭੀ ਸਾਡਾ ਹੀ ਸੀ। ਫਿਰ ਸਿੱਖਾਂ ਦੇ ਸਭ ਤੋਂ ਵੱਡੇ ਪੂਜ ਅਸਥਾਨ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਵਾਲਾ ਪੀਰ ਮੀਆਂ ਮੀਰ ਉਹ ਭੀ ਸਾਡਾ ਹੀ ਸੀ। ਪੀਰ ਬੁੱਧਸ਼ਾਹ, ਉਹ ਭੀ ਸਾਡਾ ਹੀ ਸੀ। ਗਨੀ ਖਾਂ, ਨਬੀ ਖਾਂ ਪਠਾਣ ਗੁਰੂ ਗੋਬਿੰਦ ਸਿੰਘ ਜੀ ਤੇਰੇ ਮੰਜੇ ਨੂੰ ਆਪਣੇ ਕੰਨ੍ਹੇ ਦੇਣ ਵਾਲੇ ਉਹ ਭੀ ਸਾਡੇ ਹੀ ਸਨ। ਇਨ੍ਹਾਂ ਸਾਡੇ ਬਜ਼ੁਰਗਾਂ ਦੀਆਂ ਪੁਰਾਣੀਆਂ ਸਾਂਝਾਂ ਹਨ। ਹੇ ਮੇਰੇ ਗੁਰੂ ਜੀ! ਤੇਰੇ ਘਰ ਨਾਲ ਚੱਲੀਆਂ ਆ ਰਹੀਆਂ ਹਨ। ਭਾਵੇਂ ਮੈਂ ਉਨ੍ਹਾਂ ਵਰਗਾ ਮਹਾਨ ਤਾਂ ਨਹੀਂ ਪਰ ਮੈਨੂੰ ਇਹ ਭਰੋਸਾ ਹੈ ਕਿ ਤੇਰੇ ਦਰ ਹਿੰਦੂ, ਮੁਸਲਮਾਨ ਦਾ ਲੇਖਾ-ਜੋਖਾ ਨਹੀਂ ਤੂੰ ਪ੍ਰੇਮ ਵੇਖਦਾ ਹੈਂ। ਪੁਰਾਣੀਆਂ ਸਾਂਝਾਂ ਸਾਡੇ ਬਜ਼ੁਰਗਾਂ ਦੀਆਂ ਮੇਰੇ ਹਿਰਦੇ ਨੂੰ ਪੱਕਾ ਕਰ ਰਹੀਆਂ ਹਨ ਮੈਂ ਅੱਜ ਆਪਣੇ ਪਰਿਵਾਰ ਨੂੰ ਤੇਰੀ ਜ਼ਿੰਮੇਵਾਰੀ ਦੇ ਭਰੋਸੇ, ਘਰ ਤੋਂ ਲੈ ਕੇ ਤੁਰਨ ਲੱਗਿਆਂ ਹਾਂ ਗੁਣ ਤੇਰੀ ਮਰਜ਼ੀ ਭਾਵੇਂ ਰੱਖਿਆ ਕਰ ਭਾਵੇਂ ਨਾ ਇਹ ਸੋਚ ਕੇ ਇੱਕ ਮਨ ਅਰਦਾਸ ਕਰਕੇ ਆਪਣੇ ਪਰਿਵਾਰ ਨੂੰ ਲੈ ਕੇ ਤੁਰਿਆ। ਘਰ ਤੋਂ ਥੋੜੀ ਦੂਰ ਅਜੇ ਬਾਹਰ ਗਿਆ ਹੀ ਸੀ ਦੂਰ ਤੋਂ ਇੱਕ ਘੋੜ ਸਵਾਰ ਜਿਸ ਦੇ ਵਸਤਰ ਨੀਲੇ ਸਨ ਔਰ ਹੱਥ ਵਿੱਚ ਬਰਛਾ ਸੀ, ਗਾਤਰੇ ਕਿਰਪਾਨ ਪੂਰੇ ਸਿੱਖੀ ਪਹਿਰਾਵੇ ਵਿੱਚ ਨੇੜੇ ਆਉਂਦਾ ਨਜ਼ਰ ਆਇਆ। ਪਹਿਲਾਂ ਤਾਂ ਸ਼ਸ਼ਤ੍ਰਧਾਰੀ ਸਿੱਖ ਨੂੰ ਦੇਖ ਕੇ ਸਹਿਮਿਆਂ, ਕਿਉਂਕਿ ਲੋਕਾਂ ਵਿੱਚ ਇਹ ਗ਼ਲਤ ਪ੍ਰਚਾਰ ਸੀ ਕਿ ਸਿੱਖ ਮੁਸਲਮਾਨਾਂ ਨੂੰ ਮਾਰਦੇ ਹਨ। ਜਦੋਂ ਕਿ ਸਿੱਖ ਕੇਵਲ ਜੁਲਮ ਕਰਨ ਵਾਲੇ ਨੂੰ ਹੀ ਮਾਰਦੇ ਹਨ। ਡਰ ਦੇ ਕਾਰਣ ਇੱਕ ਵਾਰੀ ਤਾਂ ਪਰਿਵਾਰ ਦੇ ਚਿਹਰੇ ਦਾ ਰੰਗ ਉੱਡ ਗਿਆ। ਜਿਉਂ ਹੀ ਸਿੱਖ ਨੇੜੇ ਆਇਆ ਭੈ ਔਰ ਭਰਮ ਦੂਰ ਹੋ ਕੇ ਇੱਕ ਅਜੀਬ ਕਿਸਮ ਦਾ ਆਨੰਦ ਪ੍ਰਾਪਤ ਹੋਇਆ ਜੋ ਆਨੰਦ ਕਦੇ ਨਿਮਾਜਾਂ ਪੜ੍ਹਨ ਤੋਂ ਭੀ ਨਹੀਂ ਸੀ ਪ੍ਰਾਪਤ ਹੋਇਆ। ਸਿੱਖ ਸਮਝ ਕੇ ਪਰਿਵਾਰ ਦੇ ਆਗੂ ਅਤੇ ਪਰਿਵਾਰ ਨੇ ਹੱਥ ਜੋੜ ਕੇ ਕਿਹਾ ਕਿ ਸਿੱਖਾਂ ਅੱਜ ਅਸੀਂ ਬੜੀ ਭੀੜ ਵਿੱਚ ਹਾਂ ਤੁਹਾਡੀ ਤੇ ਸਾਡੀ ਪੁਰਾਣੀ ਸਾਂਝ ਚਲੀ ਆ ਰਹੀ ਹੈ ਕਿਰਪਾ ਕਰਕੇ ਸਾਨੂੰ ਫੌਜ ਦੇ ਕੈਂਪ ਤਕ ਛੱਡਣ ਦੀ ਖੇਚਲ ਕਰ। ਤਾਂ ਅੱਗੋਂ ਮਿੱਠੇ ਔਰ ਪਿਆਰੇ ਸੁਖਦਾਇਕ ਬਚਨ ਦੁਆਰਾ ਸਿੱਖੀ ਸਰੂਪ ਵਾਲਾ ਵਿਅਕਤੀ ਬੋਲਿਆ :

ਯਥਾ— ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਹਉ ਸੰਮਲਿ ਥਕੀ ਜੀ ਉਹੁ ਕਦੇ ਨ ਬੋਲੈ ਕਉਰਾ ॥

[ਸੂਹੀ ਮਹਲਾ ੫, ਅੰਗ ੭੮੪]

ਕਿਉਂਕਿ ਪ੍ਰਮੇਸ਼ਰ ਭਾਵੇਂ ਕਿਸੇ ਰੂਪ ਵਿੱਚ ਆਵੇ ਉਹ ਆਵਾਜ਼ ਤੋਂ ਪਹਿਚਾਨਿਆ ਜਾਂਦਾ ਹੈ ਜਿਵੇਂ ਨਾਮਦੇਵ ਜੀ ਨੇ ਮਿੱਠੇ ਬਚਨ ਬੋਲਣ ਤੋਂ ਹੀ ਮਹਿਸੂਸ ਕੀਤਾ ਸੀ ਕਿ ਇਹ ਮਿੱਠੀ ਆਵਾਜ਼ ਪ੍ਰਮਾਤਮਾ ਤੋਂ ਬਿਨਾਂ ਹੋਰ ਕਿਸੇ ਦੀ ਨਹੀਂ ਹੋ ਸਕਦੀ। ਪਰ ਇਸ ਮੁਸਲਮਾਨ ਨੂੰ ਬਿਪਤਾ ਦੇ ਕਾਰਨ ਇਹ ਸਮਝ ਨਹੀਂ ਆਈ ਕਿ ਇਹ ਪ੍ਰਮਾਤਮਾ ਭੀ ਹੋ ਸਕਦਾ ਹੈ। ਇੱਕ ਸਿੱਖ ਹੀ ਸਮਝਦਾ ਰਿਹਾ ਉਸ ਘੋੜੇ ਵਾਲੇ ਨੂਰਾਨੀ ਪੁਰਖ ਨੇ ਕਿਹਾ ਕਿ ਭਾਈ ਮੈਂ ਤਾਂ ਆਇਆ ਹੀ ਇਸ ਕਾਰਜ ਲਈ ਹਾਂ ਕਿ ਤੇਰੀ ਰੱਖਿਆ ਕਰਾਂ, ਘੋੜੇ ਵਾਲਾ ਨਾਲ ਲੈ ਕੇ ਤੁਰ ਪਿਆ। ਰਸਤੇ ਵਿੱਚ ਪ੍ਰੇਮ ਦੀਆਂ ਗੱਲਾਂ ਮੁਸਲਮਾਨ ਨੇ ਤੋਰੀਆਂ ਕਿ ਸਿੱਖਾਂ, “ਅਸੀਂ ਸਾਰੇ ਪਰਿਵਾਰ ਨੇ ਤੁਹਾਡੇ ਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਸੀ ਕਿ ਤੇਰੀ ਜਾਮਨੀ ਤੇ ਚੱਲੇ ਹਾਂ, ਬਲਿਹਾਰ ਜਾਈਏ ਤੁਹਾਡੇ ਗੁਰੂ ਤੋਂ ਜਿਸਨੇ ਤੁਹਾਨੂੰ ਪ੍ਰੇਰਿਆ। ਅੱਗੋਂ ਘੋੜੇ ਵਾਲਾ ਸਿੱਖ ਰੂਪ ਵਿੱਚ ਬੋਲਿਆ ਕਿ ਗੁਰੂ ਐਸਾ ਹੀ ਸਮਰਥ ਹੈ ਜਿਸ ਨੇ ਮੇਰੇ ਮਨ ਨੂੰ ਪ੍ਰੇਰਕੇ ਤੁਹਾਡੇ ਕੋਲ ਲੈ ਆਂਦਾ। ਰਸਤੇ ਵਿੱਚ ਇੱਕ ਦੋ ਜਥੇ ਹਮਲਾਵਰ ਹੋ ਕੇ ਜਦੋਂ ਨੇੜੇ ਆਏ ਤਾਂ ਇਸ ਘੋੜੇ ਵਾਲੇ ਨੇ ਕਿਹਾ ਕਿ ਖਾਲਸਾ ਜੀ ਇਹ ਮੇਰੇ ਖਾਸ ਬੰਦੇ ਹਨ ਇਹਨਾਂ ਵੱਲ ਬੁਰੀ ਨਜ਼ਰ ਨਾਲ ਭੀ ਨਹੀਂ ਤੱਕਣਾ ਇਹ ਕਹਿ ਕੇ ਅੱਗੇ ਤੁਰੇ ਜਿਥੇ ਫੌਜੀ ਕੈਂਪ ਸੀ ਉਸ ਦੇ ਨੇੜੇ ਪਹੁੰਚ ਕੇ ਕਹਿਣ ਲੱਗੇ ਲੈ ਭਾਈ ਆਪਣਾ ਸਮਾਨ ਸਾਂਭ। ਜਦੋਂ ਉਹ ਪਰਿਵਾਰ ਤੇ ਸਮਾਨ ਦੀ ਸੰਭਾਲਣਾ ਕਰਕੇ ਸਿੱਖ ਦਾ ਧੰਨਵਾਦ ਕਰਨ ਲਈ ਪਿੱਛੇ ਮੁੜ ਕੇ ਵੇਖਣ ਲੱਗਾ ਤਾਂ ਉਥੇ ਨਾ ਘੋੜਾ ਤੇ ਨਾ ਹੀ ਘੋੜੇ ਵਾਲਾ ਸੀ। ਮਾਇਆ ਦਾ ਪਰਦਾ ਲਹਿਣ ਤੋਂ ਸਮਝ ਆਈ ਕਿ ਇਹ ਤਾਂ ਆਪਣੀ ਜਾਮਨੀ ਪੂਰੀ ਕਰਨ ਵਾਲਾ ਸਿੱਖਾਂ ਦਾ ਦਸਵਾਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਆਪ ਹੀ ਸਿੱਖ ਰੂਪ ਵਿੱਚ ਆ ਕੇ ਮੇਰੇ ਪਰਿਵਾਰ ਦੀ ਰੱਖਿਆ ਕਰ ਗਿਆ ਹੈ। ਇਹ ਮੁਸਲਮਾਨ ਜਿੰਨਾਂ ਚਿਰ ਜਿਉਂਦਾ ਰਿਹਾ, ਬੜੇ

ਮਾਣ ਨਾਲ ਗੁਰੂ ਸਾਹਿਬ ਜੀ ਦੀ ਇਸ ਜਾਮਨੀ ਦੀ ਗੱਲ ਕਰਦਿਆਂ ਅੱਖਾਂ ਵਿੱਚ ਅੰਸੂ ਭਰ ਆਉਂਦਾ ਸੀ ਸੋ ਇਹ ਸਭ ਕੁਝ ਵਾਹਿਗੁਰੂ ਦੇ ਚੇਤੇ ਆਉਣ ਦੀ ਬਰਕਤ ਹੈ, ਜਿਸਨੂੰ ਵੀ ਚੇਤੇ ਆਇਆ ਉਸ ਦੀ ਹੀ ਭੀੜ ਭਾਵ ਬਿਪਤਾ ਖਤਮ ਕਰ ਦਿੱਤੀ। ਉਪਰੋਕਤ ਤੁਕ ਵਿੱਚ ਇਹ ਸਿਧਾਂਤ ਆਇਆ ਹੈ ਜਿਸਨੂੰ ਸਾਖੀ ਰੂਪ ਵਿੱਚ ਪ੍ਰਮਾਣ ਦੇ ਤੌਰ ਤੇ ਵਰਤਿਆ ਹੈ। ਭਾਵ ਸਾਖੀ ਦੁਆਰਾ ਗੁਰੂ ਅਰਜਨ ਸਾਹਿਬ ਦੀ ਇਸ ਤੁਕ ਦਾ ਅਰਥ ਸਪਸ਼ਟ ਹੁੰਦਾ ਹੈ ਕਿ 'ਪ੍ਰਭੁ ਚਿਤਿ ਆਵੈ ਤਾਂ ਕੈਸੀ ਭੀੜ॥'

ਹਰਿ ਸੇਵਕ ਨਾਹੀ ਜਮ ਪੀੜ ॥

ਹਰੀ ਪ੍ਰਮੇਸ਼ਰ ਵਾਹਿਗੁਰੂ ਦੀ ਸੇਵਾ ਕਰਨ ਵਾਲਾ ਜੋ ਸੇਵਕ ਹੈ ਉਸ ਨੂੰ ਜਮਾਂ ਦੀ ਪੀੜਾ ਨਹੀਂ ਹੋ ਸਕਦੀ, ਜਮ ਜੋ ਸਭ ਦੇ ਲਈ ਹੀ ਦੁਖਦਾਇਕ ਹੈ ਸਭ ਨੂੰ ਹੀ ਦੁੱਖ-ਪੀੜ ਦੇਣ ਵਾਲਾ ਹੈ। ਨਾਮ ਦੀਆਂ ਐਸੀਆਂ ਬਰਕਤਾਂ ਹਨ।

ਯਥਾ— ੧. ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥

[ਸੂਹੀ ਮਹਲਾ ੫, ਅੰਗ ੭੩੯]

੨. ਜਿਸੁ ਸਿਮਰਤ ਦੁਖ ਡੇਰਾ ਢਰੈ ॥ ਜਿਸੁ ਸਿਮਰਤ ਜਮੁ ਕਿਛੁ ਨ ਕਰੈ ॥

[ਗਉੜੀ ਮਹਲਾ ੫, ਅੰਗ ੧੮੨]

੩. ਉਠਤ ਸੋਵਤ ਹਰਿ ਸੰਗਿ ਪਹਰੁਆ ॥ ਜਾ ਕੈ ਸਿਮਰਣਿ ਜਮ ਨਹੀ ਡਰੁਆ ॥

[ਗਉੜੀ ਮਹਲਾ ੫, ਅੰਗ ੧੯੬]

੪. ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਉਹ ਜਨ ਤੇ ਬਾਟ ॥

[ਆਸਾ ਮਹਲਾ ੫, ਅੰਗ ੩੯੩]

੫. ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥

[ਆਸਾ ਮਹਲਾ ੫, ਅੰਗ ੩੮੨]

੬. ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥

[ਧਨਾਸਰੀ ਮਹਲਾ ੫, ਅੰਗ ੬੭੯]

੭. ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥

[ਗਉੜੀ ਕੀ ਵਾਰ ਮਹਲਾ ੫, ਅੰਗ ੩੨੦]

ਸਰਬ ਦੂਖ ਹਰਿ ਸਿਮਰਤ ਨਸੇ ॥

ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥

ਹਰੀ ਪ੍ਰਮੇਸ਼ਰ ਵਾਹਿਗੁਰੂ ਦੇ ਸਿਮਰਤ=ਸਿਮਰਨ ਕਰਕੇ ਸਰਬ=ਸਾਰੇ ਦੂਖ=ਦੁੱਖ ਨਸੇ=ਨੱਸ ਜਾਂਦੇ ਹਨ। ਜਿਸ ਨਾਮ ਦੇ ਸੰਗ ਕਰਕੇ ਸਦਾ=ਹਮੇਸ਼ਾ ਹੀ ਪ੍ਰਭੁ=ਪ੍ਰਮੇਸ਼ਰ ਹਿਰਦੇ ਵਿੱਚ ਬਸੈ=ਵਸਦਾ ਹੈ ਅਥਵਾ ਜਿਨ੍ਹਾਂ ਸੰਤਾਂ ਦੇ ਸੰਗਿ=ਨਾਲ ਸੰਗੀ ਹੋ ਕੇ ਪ੍ਰਭੁ ਵੱਸਦਾ ਹੈ, ਉਨ੍ਹਾਂ ਸੰਤਾਂ ਦੇ ਨਾਮ ਮਿਲਕੇ ਹਰੀ ਪ੍ਰਮੇਸ਼ਰ ਨੂੰ ਸਿਮਰਤ=ਸਿਮਰ ਕੇ ਸਾਰੇ ਦੂਖ ਨਸੇ=ਨੱਸ ਜਾਂਦੇ ਹਨ।

ਪ੍ਰਭੁ ਕਾ ਨਾਮੁ ਮਨਿ ਤਨਿ ਆਧਾਰੁ ॥

ਬਿਸਰਤ ਨਾਮੁ ਹੋਵਤ ਤਨੁ ਛਾਰੁ ॥

ਪ੍ਰਭੂ ਪ੍ਰਮੇਸ਼ਰ ਦਾ ਨਾਮ ਮਨ ਤੇ ਤਨ ਦਾ ਆਧਾਰੁ=ਆਸਰਾ ਰੂਪ ਹੈ ਅਤੇ ਨਾਮ ਦੇ ਭੁੱਲ ਜਾਣ ਕਰਕੇ ਸਰੀਰ ਖੋਹ ਰੂਪ ਹੋ ਜਾਂਦਾ ਹੈ। ਵਾ—ਤਨ ਤੇ ਵਿਸ਼ਿਆਂ ਰੂਪ ਛਾਰੁ=ਖੋਹ ਪੈ ਜਾਂਦੀ ਹੈ।

**ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥
ਹਰਿ ਬਿਸਰਤ ਸਭ ਕਾ ਮੁਹਤਾਜ ॥੩॥**

ਪ੍ਰਭ ਵਾਹਿਗੁਰੂ ਦਾ ਚਿੰਤਨ ਐਸੀ ਸ਼ਕਤੀ ਵਾਲਾ ਹੈ ਜਿਸਨੂੰ ਵਾਹਿਗੁਰੂ ਚਿਤਿ=ਚੇਤੇ ਆ ਜਾਏ ਉਸ ਮਨੁੱਖ ਦੇ ਸਾਰੇ ਕਾਜ=ਕੰਮ ਪੂਰਨ=ਸੰਪੂਰਨ ਹੋ ਜਾਂਦੇ ਹਨ ਭਾਵ ਕੋਈ ਕਾਰਜ ਅਧੂਰਾ ਨਹੀਂ ਰਹਿੰਦਾ ਪਰ ਇਸ ਦੇ ਨਾਲ ਹੀ ਹਰੀ ਪ੍ਰਮੇਸ਼ਰ ਦੇ ਬਿਸਰਤ=ਬਿਸਰਦਿਆਂ, ਭੁੱਲਦਿਆਂ ਸਭ=ਸਾਰਿਆਂ ਕਾ=ਦਾ ਮੁਹਤਾਜ=ਮੁਥਾਜ ਭਾਵ, ਲੋੜਵੰਦ, ਸਭ ਦੀ ਅਧੀਨਗੀ ਕਰਨ ਵਾਲਾ ਹੋ ਜਾਂਦਾ ਹੈ।

**ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥
ਬਿਸਰਿ ਗਈ ਸਭ ਦੁਰਮਤਿ ਗੀਤਿ ॥**

ਵਾਹਿਗੁਰੂ ਦੇ ਚਰਨ ਕਮਲ ਸੰਗਿ=ਨਾਲ ਜਿਸਦੀ ਪ੍ਰੀਤਿ=ਪ੍ਰੀਤਿ ਲਾਗੀ=ਲੱਗ ਗਈ ਹੈ ਉਸਦੇ ਅੰਤਸ਼ਕਰਣ ਵਿੱਚੋਂ ਦੁਰ+ਮਤਿ=ਭੈੜੀ ਮਤ, ਖੋਟੀ ਮਤ ਵਾਲੀ ਸਾਰੀ ਗੀਤਿ=ਗੀਤੀ ਬਿਸਰਿ ਗਈ=ਭੁੱਲ ਗਈ ਹੈ।

ਮਨ ਤਨ ਅੰਤਰਿ ਹਰਿ ਹਰਿ ਮੰਤ ॥

ਜਿਨ੍ਹਾਂ ਦੇ ਮਨ ਅਤੇ ਤਨ ਵਿੱਚ ਹਰਿ=ਵਾਹਿਗੁਰੂ ਜੋ ਸਭ ਨੂੰ ਹਰੇ ਭਰੇ ਰੱਖਣ ਵਾਲਾ ਪ੍ਰਮੇਸ਼ਰ ਹੈ ਉਹਦਾ ਮੰਤ=ਮੰਤ੍ਰ ਭਾਵ ਨਾਮ ਮੰਤ੍ਰ ਵਸਦਾ ਹੈ ਉਸਦੀ ਅਵਸਥਾ ਅਗਲੀ ਤੁਕ ਵਿੱਚ ਕਥਨ ਕਰਦੇ ਹਨ।

ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

ਸਤਿਗੁਰੂ ਜੀ ਕਥਨ ਕਰਦੇ ਹਨ ਉਨ੍ਹਾਂ ਭਗਤਾਂ ਦੇ ਭਾਵ ਭਗਤੀ ਕਰਨ ਵਾਲਿਆਂ ਦੇ ਹਿਰਦੇ ਰੂਪੀ ਘਰ ਵਿੱਚ ਸਦਾ=ਹਮੇਸ਼ਾ ਹੀ ਅਨੰਦ=ਸੁੱਖ ਬਣਿਆ ਰਹਿੰਦਾ ਹੈ।

ਯਥਾ— ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥

[ਸੋਰਠਿ ਕੀ ਵਾਰ ਮਹਲਾ ੪, ਅੰਗ ੬੫੩]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

ਮੁਖਵਾਕ ਨੰਬਰ ੧੬੮

[ਆਦਿ ਅੰਗ ੮੦੩]

**ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ
ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥
ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ ਦੁਖ
ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸੂਮੁ ਦੀਆ ॥੩॥ ਅਗਨਿ ਸਾਗਰ ਬੁਭਤ
ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥**

ਬਿਲਾਵਲੁ ਮਹਲਾ ੫ ॥

ਇਹ ਸ਼ਬਦ ਰਾਗ ਬਿਲਾਵਲ ਵਿੱਚ ਗੁਰੂ ਅਰਜਨ ਸਾਹਿਬ ਜੀ ਦਾ ਉਚਾਰਨ ਕੀਤਾ ਹੋਇਆ ਹੈ। ਜੋ ਮੁਖਵਾਕ ਰੂਪ ਵਿੱਚ ਪ੍ਰਾਪਤ ਹੋਇਆ ਹੈ। ਇਸ ਸ਼ਬਦ ਦੀਆਂ ਪਹਿਲੀਆਂ ਤੁਕਾਂ ਵਿੱਚ ਹੀ ਪੂਰਨ ਗਿਆਨਵਾਨ ਗੁਰੂ ਦੀ ਉਪਮਾ ਕੀਤੀ ਹੈ ਅਤੇ ਨਾਲ ਹੀ ਇਹ ਦਰਸਾਇਆ ਹੈ ਕਿ ਇਹੋ ਜਿਹਾ ਗੁਰੂ ਵੱਡਿਆਂ ਭਾਗਾਂ ਨਾਲ ਹੀ ਪ੍ਰਾਪਤ ਹੁੰਦਾ ਹੈ। ਸੋ, ਗੁਰੂ ਦੀ ਉਪਮਾ ਅਤੇ ਪ੍ਰਾਪਤੀ ਦਾ ਸੁਮਿਲਤ ਭਾਵ ਸਤਿਗੁਰੂ ਜੀ ਇਸ ਪ੍ਰਕਾਰ ਉਚਾਰਨ ਕਰਦੇ ਹਨ।

ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥

ਸਰੂਪ ਤੋਂ ਭੁੱਲੇ ਹੋਏ ਨੂੰ ਜਿਸ ਗੁਰੂ ਨੇ ਗਿਆਨ ਦਾ ਰਾਹ ਬਤਾਇਆ=ਦੱਸਿਆ ਹੈ, ਐਸਾ=ਇਹੋ ਜਿਹਾ ਗੁਰੂ=ਸਤਿਗੁਰੂ ਵਡਭਾਗੀ=ਵੱਡੇ ਭਾਗਾਂ ਨਾਲ ਪਾਇਆ=ਪ੍ਰਾਪਤ ਹੋਇਆ ਹੈ। ਸੋ, ਇਹ ਪੰਗਤੀਆਂ ਆਪਣੇ ਪਿਤਾ ਗੁਰੂ ਰਾਮਦਾਸ ਜੀ ਦੀ ਯਾਦ ਵਿੱਚ, ਵਾ—ਪਹਿਲੇ ਚੰਗੇ ਗੁਰੂਆਂ, ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਦੀ ਵਡਿਆਈ ਕਰਦਿਆਂ ਹੋਇਆਂ ਕਿ ਇਹੋ ਜਿਹੇ ਪੂਰਨ ਗੁਰੂ ਵੱਡਿਆਂ ਭਾਗਾਂ ਵਾਲੇ ਗੁਰਸਿੱਖਾਂ ਨੇ ਪ੍ਰਾਪਤ ਕੀਤੇ ਹਨ। ਮੈਨੂੰ ਐਸਾ ਸਮਰੱਥ ਗੁਰੂ, ਗੁਰੂ ਰਾਮਦਾਸ ਜੀ ਮਿਲਿਆ ਹੈ, ਗੁਰੂ ਦੀ ਉਪਮਾ ਸਤੇ ਬਲਵੰਡੇ ਗੁਰੂ ਘਰ ਦੇ ਕੀਰਤਨੀਏ ਜੋ ਆਪਣੇ ਸਹੀ ਮਾਰਗ ਤੋਂ ਭੁੱਲ ਚੁੱਕੇ ਸਨ। ਸਹੀ ਮਾਰਗ 'ਤੇ ਆ ਕੇ ਗੁਰੂ ਦੀ ਉਪਮਾ ਕਰਦੇ ਹੋਏ ਕਹਿੰਦੇ ਹਨ।

ਯਥਾ— ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਪੂਰੀ ਹੋਈ ਕਰਮਾਤਿ ਆਪਿ ਸਿਰਜਣਹਾਰੈ ਧਾਰਿਆ ॥

ਸਿਖੀ ਅਤੇ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥

ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥

ਜਿਨੀ ਤੂ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥

ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥

ਧੰਨੁ ਸੁ ਤੇਰਾ ਬਾਨੁ ਹੈ ਸਬੁ ਤੇਰਾ ਪੈਸਕਾਰਿਆ ॥

ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥

ਗੁਰੁ ਡਿਠਾ ਤਾ ਮਨੁ ਸਾਧਾਰਿਆ ॥੨॥

[ਵਾਰ ਰਾਮਕਲੀ ਸਤਾ ਬਲਵੰਡਾ, ਅੰਗ ੯੬੮]

ਸੋ, ਇੱਕ ਵਾਰੀ ਤਾਂ ਇਨ੍ਹਾਂ ਮਰਾਸੀਆਂ ਨੂੰ ਗੁਰਮਤਿ ਦਾ ਰਾਹ ਭੁੱਲ ਚੁੱਕਾ ਸੀ। ਭੁੱਲ ਕੇ ਅਜਿਹੇ ਰਸਤੇ ਪੈ ਚੁੱਕੇ ਸਨ ਕਿ ਬੇਮੁਖ ਹੋ ਕੇ ਗੁਰੂ ਘਰ ਦੀ ਨਿੰਦਾ ਕਰਨ ਲੱਗ ਪਏ ਸਨ। ਜਿਸਦਾ ਫਲ ਕੋੜ੍ਹ (ਸਰੀਰ 'ਤੇ ਕੁਸ਼ਟ

ਰੋਗ) ਹੋ ਗਿਆ ਸੀ। ਭਾਈ ਲੱਧੇ ਪਰਉਪਕਾਰੀ ਨੇ ਮੁੜ ਕੇ ਗੁਰ ਚਰਨਾਂ ਵਿੱਚ ਲਿਆਂਦੇ ਤੇ ਗੁਰੂ ਨੇ ਕਿਰਪਾ ਕਰਕੇ ਗਿਆਨ ਦੇ ਕੇ ਫੇਰ ਭਗਤੀ ਦੇ ਰਸਤੇ ਉਨ੍ਹਾਂ ਨੂੰ ਪਾਉਣਾ ਕੀਤਾ ਸੀ। ਸੋ, ਪੰਨਤਾ ਦੇ ਯੋਗ ਐਸੇ ਗੁਰੂ ਸਾਹਿਬਾਨ ਹਨ, ਜੋ ਰਾਹੋਂ ਭੁੱਲੇ ਸੰਸਾਰ ਦੇ ਵਿਅਕਤੀਆਂ ਨੂੰ, ਵਾ—ਸਿਖਿਆ ਲੈਣ ਵਾਲੇ ਸਿੱਖਾਂ ਨੂੰ ਭਗਤੀ ਔਰ ਗਿਆਨ ਦੇ ਮਾਰਗ ਪਾਉਂਦੇ ਹਨ। ਜੈਸਾ ਕਿ ਬਾਣੀ ਵਿੱਚ ਫੁਰਮਾਨ ਆਉਂਦਾ ਹੈ ਕਿ ਜਿਹੜੇ ਸਿੱਖ ਭਗਤੀ ਮਾਰਗ ਦੇ ਰਸਤੇ ਤੋਂ ਭਟਕ ਚੁੱਕੇ ਹਨ, ਇਹ ਰਾਹ ਛੱਡ ਕੇ ਸੰਸਾਰ ਉਜਾੜ ਵਿੱਚ ਖੋਏ ਹੋਏ ਹਨ। ਅਨੇਕਾਂ ਪ੍ਰਕਾਰ ਦੇ ਜੰਮਣ-ਮਰਨ ਆਦਿ ਦੁਖਾਂ ਨੂੰ ਸਹਾਰਦੇ ਹਨ। ਸੋ ਗੁਰੂ ਕਿਰਪਾ ਕਰਕੇ ਸਹੀ ਮਾਰਗ ਦੱਸਦਾ ਹੈ।

ਯਥਾ— **ਭੁਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਏ ਮਾਰਗਿ ਪਾਏ ॥** [ਮਾਰੂ ਮਹਲਾ ੧, ਅੰਗ ੧੦੩੨]

ਸੋ, ਇਸ ਪ੍ਰਕਾਰ ਭਗਤੀ ਮਾਰਗ ਤੋਂ ਭੁਲੇ ਹੋਇਆਂ ਨੂੰ ਰਾਹ ਪਾਉਣ ਵੇਲੇ ਉਨ੍ਹਾਂ ਦੇ ਗੁਣ, ਔਗੁਣਾਂ ਦੀ ਵਿਚਾਰ ਸਤਿਗੁਰੂ ਜੀ ਨਹੀਂ ਕਰਦੇ, ਉਨ੍ਹਾਂ ਨੂੰ ਭਗਤੀ ਮਾਰਗ ਦਾ ਰਾਹ ਦਿਖਾ ਦਿੰਦੇ ਹਨ।

ਯਥਾ— **੧. ਭੁਲਾ ਮਾਰਗਿ ਪਾਇਓਨੁ ਗੁਨ ਅਵਗੁਣ ਨ ਬੀਚਾਰਿ ॥** [ਸਿਰੀਰਾਗ ਮਹਲਾ ੫, ਅੰਗ ੪੯]

੨. ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥ [ਬਿਲਾਵਲ ਮਹਲਾ ੫, ਅੰਗ ੮੧੦]

ਸੋ, ਗੁਰੂ ਦੀ ਕਿਸੇ ਪ੍ਰਕਾਰ, ਕੋਈ ਪ੍ਰਾਪਤੀ ਦੀ ਕੀਮਤ ਕਹੀ ਨਹੀਂ ਜਾਂਦੀ। ਜਿਸਨੇ ਭੁੱਲੇ ਹੋਏ ਜੀਵ ਨੂੰ ਵਾਹਿਗੁਰੂ ਦੀ ਪ੍ਰਾਪਤੀ ਦੇ ਰਾਹ ਦਾ ਭੇਦ ਦੱਸਿਆ। ਤੇ ਐਸੇ ਗੁਰੂ ਦੇ ਚਰਨੀਂ ਲਗਣਾ ਸਿੱਖ ਲਈ ਕਲਿਆਣਕਾਰੀ ਹੈ। ਸੋ, ਇਉਂ ਬਾਣੀ ਵਿੱਚ ਫੁਰਮਾਨ ਕੀਤਾ ਹੈ।

ਯਥਾ— **੧. ਭੁਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥**

ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥ [ਮਾਰੂ ਮਹਲਾ ੧, ਅੰਗ ੧੦੧੦]

੨. ਅਗਮੁ ਅਗੋਚਰੁ ਗੁਰੁ ਦਿਖਾਇਆ ॥ ਭੁਲਾ ਮਾਰਗਿ ਸਤਿਗੁਰਿ ਪਾਇਆ ॥

[ਮਾਰੂ ਮਹਲਾ ੫, ਅੰਗ ੧੦੭੫]

੩. ਭੁਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥

[ਗੌਡ ਮਹਲਾ ੫, ਅੰਗ ੮੬੪]

ਸੋ, ਮੁਖਵਾਕ ਦੀ ਪਹਿਲੀ ਤੁਕ ਵਿੱਚ ਜੋ ਮਾਰਗ ਦੀ ਗੱਲ ਆਈ ਹੈ, ਦੋ ਚੀਜ਼ਾਂ ਹਨ। ਮਾਰਗ ਔਰ ਮੰਜ਼ਿਲ। ਜਿਨ੍ਹਾਂ ਦਾ ਆਪਸ ਵਿੱਚ ਬੜਾ ਨੇੜੇ ਦਾ ਰਿਸ਼ਤਾ ਹੈ। ਮੰਜ਼ਿਲ ਕਿਸੇ ਪ੍ਰਕਾਰ ਦੀ ਵੀ ਹੋਵੇ। ਮੰਜ਼ਿਲ, ਮੰਜ਼ਿਲ ਹੈ। ਜਿਹੋ ਜਿਹੀ ਮੰਜ਼ਿਲ ਉਸੇ ਤਰ੍ਹਾਂ ਦਾ ਮਾਰਗ ਹੋਇਆ ਕਰਦਾ ਹੈ। ਮਾਰਗ ਹੀ ਐਸੀ ਸ਼ਕਤੀ ਹੈ, ਜੋ ਮੰਜ਼ਿਲ 'ਤੇ ਪਹੁੰਚਾਉਂਦੀ ਹੈ। ਜੋ ਮਾਰਗ 'ਤੇ ਨਹੀਂ ਆਇਆ, ਉਹ ਮੰਜ਼ਿਲ 'ਤੇ ਨਹੀਂ ਪਹੁੰਚ ਸਕੇਗਾ। ਕੁਝ ਲੋਕ ਮਾਰਗ 'ਤੇ ਆ ਕੇ ਹੀ ਭਟਕ ਜਾਂਦੇ ਹਨ, ਮਾਰਗ ਖੋਇਆ ਜਾਂਦਾ ਹੈ। ਜਿਨ੍ਹਾਂ ਦਾ ਮਾਰਗ ਖੋਇਆ ਜਾਏ, ਉਨ੍ਹਾਂ ਦੀ ਮੰਜ਼ਿਲ ਪਹਿਲਾਂ ਗੁਆਚ ਜਾਂਦੀ ਹੈ। ਮਾਰਗ ਬਿਨਾਂ, ਮੰਜ਼ਿਲ ਨਹੀਂ ਪ੍ਰਾਪਤ ਹੁੰਦੀ। ਮੰਜ਼ਿਲ ਸੰਸਾਰਕ ਹੋਵੇ ਤਾਂ ਮਾਰਗ ਭੀ ਸੰਸਾਰੀ ਹੋਵੇਗਾ। ਮੰਜ਼ਿਲ ਰੂਹਾਨੀਅਤ ਹੋਵੇ ਤਾਂ ਮਾਰਗ ਭੀ ਰੂਹਾਨੀਅਤ ਹੋਵੇਗਾ। ਮੰਜ਼ਿਲ 'ਤੇ ਪਹੁੰਚਣ ਲਈ ਮਾਰਗ ਦੇ ਹੋਰ ਭੀ ਨਿਯਮ ਹਨ। ਕਈ ਮਾਰਗ ਪਹੁੰਚਦੇ ਤਾਂ ਮੰਜ਼ਿਲ 'ਤੇ ਹੀ ਹੁੰਦੇ ਹਨ, ਪਰ ਮਾਰਗ ਖ਼ਤਰਨਾਕ ਹੁੰਦੇ ਹਨ। ਜਿਸਦੇ ਕਾਰਨ ਮੰਜ਼ਿਲ 'ਤੇ ਪਹੁੰਚਣ ਤੋਂ ਪਹਿਲਾਂ ਹੀ ਪਾਂਧੀ ਆਪਣੀ ਜਾਨ ਗੁਆ ਬੈਠਦਾ ਹੈ। ਨਾ ਮੰਜ਼ਿਲ ਮਿਲੀ, ਨਾ ਮਾਰਗ ਰਿਹਾ। ਕੁਝ ਮਾਰਗ ਐਸੇ ਹਨ, ਜਿਨ੍ਹਾਂ ਵਿੱਚ ਮਾਰਗ ਉੱਤੇ ਤੁਰਨ ਵਾਲੇ ਨੂੰ ਠੋਕਰਾਂ ਹੀ ਠੋਕਰਾਂ ਹਨ। ਮਾਰਗ ਦੀਆਂ ਘੁੰਮਣਘੇਰੀਆਂ, ਉਤਰਾਈਆਂ, ਚੜ੍ਹਾਈਆਂ ਹਜ਼ਾਰਾਂ ਮੁਸ਼ਕਲਾਂ ਮੰਜ਼ਿਲ 'ਤੇ ਪਹੁੰਚਣ ਵਾਲੇ ਨੂੰ ਬੜਾ ਦੁਖੀ ਕਰਦੀਆਂ ਹਨ। ਸੋ, ਮਾਰਗ 'ਤੇ ਕੋਈ ਤਾਂ ਹੀ ਸੌਖਾ ਜਾ ਸਕਦਾ ਹੈ, ਜੇ ਮਾਰਗ ਪੱਧਰ ਹੋਵੇ ਤੇ ਮਾਰਗ ਸਿੱਧਾ ਹੋਵੇ ਤੇ ਕੋਈ ਵਿੱਚ ਖ਼ਤਰਾ ਨਾ ਹੋਵੇ, ਉਸ ਨੂੰ ਗੁਰਮਤਿ ਬੋਲੀ ਵਿੱਚ :

ਸਤਗੁਰ ਸਚਾ ਪਾਤਿਸਾਹ ਗੁਰਮੁਖਿ ਗਾਡੀ ਰਾਹ ਚਲਾਇਆ ॥ [ਭਾ: ਗੁਰਦਾਸ ਜੀ, ਵਾਰ ੫, ਪਉੜੀ ੧੩]

ਕਹਿੰਦੇ ਹਨ। ਸੋ, ਚਲਣ ਵਾਲੇ ਦੇ ਪੈਰ ਠੀਕ ਹੋਣ, ਜਿਨ੍ਹਾਂ ਨਾਲ ਉਹ ਮੰਜ਼ਿਲ ਤੈਅ ਕਰ ਸਕੇ। ਜੇ ਪੈਰ ਨਹੀਂ ਤਾਂ ਭੀ ਮੰਜ਼ਿਲ ਤੈਅ ਨਹੀਂ ਹੋ ਸਕੇਗੀ। ਜੇ ਪੈਰ ਹਨ, ਮਾਰਗ ਵਿੱਚ ਅੰਧਕਾਰ ਹੈ ਤਾਂ ਭੀ ਮੰਜ਼ਿਲ 'ਤੇ ਪਹੁੰਚਣਾ ਮੁਸ਼ਕਲ ਹੈ। ਜੇ ਮਾਰਗ ਵਿੱਚ ਚਾਨਣਾ ਹੈ, ਮਾਰਗ 'ਤੇ ਚਲਣ ਵਾਲੇ ਕੋਲ ਨੇਤਰ ਨਹੀਂ ਹਨ ਤਾਂ ਭੀ ਗੱਲ ਉਥੇ ਦੀ ਉਥੇ ਹੀ ਹੈ। ਚਾਨਣਾ ਹੁੰਦੇ ਹੋਏ ਭੀ ਅੰਧਕਾਰ ਹੈ। ਸੋ, ਇਸ ਲਈ ਆਪਣੇ ਨੇਤਰ, ਆਪਣੇ ਚਰਣ, ਮਾਰਗ ਦਾ ਚਾਨਣਾ, ਮਾਰਗ ਦੀ ਸਵੱਛਤਾ ਇਹ ਸਭ ਕੁਝ ਹੋਵੇ ਤਾਂ ਮੰਜ਼ਿਲ 'ਤੇ ਪਹੁੰਚਣ ਵਾਲੇ ਨੂੰ ਕੋਈ ਭੀ ਮੁਸ਼ਕਲ ਨਹੀਂ ਹੁੰਦੀ। ਸੋ, ਰੂਹਾਨੀਅਤ ਵਿੱਚ ਪ੍ਰਭੂ ਦੀ ਪ੍ਰਾਪਤੀ ਇੱਕ ਮੰਜ਼ਿਲ ਹੈ। ਜਿਸਦੇ ਪ੍ਰਾਪਤ ਕਰਨ ਲਈ ਭਾਵ ਮੰਜ਼ਿਲ 'ਤੇ ਪਹੁੰਚਣ ਲਈ ਭਗਤੀ ਦਾ ਮਾਰਗ ਹੈ। ਭਗਤੀ 'ਚੋਂ ਹੀ ਦੂਸਰਾ ਮਾਰਗ ਗਿਆਨ ਦਾ ਮਾਰਗ ਨਿਕਲੇਗਾ। ਜੋ ਵਾਹਿਗੁਰੂ ਪ੍ਰਾਪਤੀ ਰੂਪ ਮੰਜ਼ਿਲ 'ਤੇ ਪਹੁੰਚਾਉਣ ਵਾਲਾ ਹੈ, ਪਰ ਇਸ ਭਗਤੀ ਦੇ ਮਾਰਗ 'ਤੇ ਕੋਈ ਤਾਂ ਹੀ ਚੱਲ ਸਕਦਾ ਹੈ, ਜਿਸ ਕੋਲ ਸ਼ਰਧਾ ਦੇ ਪੈਰ ਹੋਣ, ਬੈਰਾਗ, ਬਿਬੇਕ ਦੇ ਨੇਤਰ ਹੋਣ ਅਤੇ ਭਗਤੀ ਮਾਰਗ 'ਤੇ ਗੁਰਬਾਣੀ ਦਾ ਚਾਨਣਾ ਹੋਵੇ, ਜੈਸਾ ਕਿ ਫੁਰਮਾਨ ਹੈ।

ਯਥਾ— ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਇ ॥

[ਸਿਰੀਰਾਗੁ ਮਹਲਾ ੩, ਅੰਗ ੬੭]

ਸੋ ਇਉਂ ਗੁਰਬਾਣੀ ਦਾ ਚਾਨਣਾ ਲੈ ਕੇ ਭਗਤੀ ਮਾਰਗ 'ਤੇ ਚਲਣਾ ਇਹ ਗੁਰਮੁਖ ਗਾਡੀ ਰਾਹ ਦਰਸਾਇਆ ਹੈ। ਸੋ ਜਿਹੜੇ ਇਸ ਰਾਹ ਤੋਂ ਭਟਕ ਚੁੱਕੇ ਸਨ, ਗੁਰੂ ਸਹਿਬਾਨਾਂ ਨੇ ਦਸ ਜਾਮੇ ਧਾਰ ਕੇ ਵੱਖਰੇ-ਵੱਖਰੇ ਸਮੇਂ ਵਿੱਚ ਅਨੰਤ ਲੋਕਾਂ ਨੂੰ ਇਸ ਮਾਰਗ 'ਤੇ ਲਿਆਂਦਾ। ਭਾਵੇਂ ਉਹ ਸਿੱਧ, ਜੋਗੀ, ਨਾਥ, ਪੀਰ ਸਨ ਔਰ ਭਾਵੇਂ ਧਰਮ ਦੇ ਆਗੂ ਬ੍ਰਾਹਮਣ ਜਾਂ ਰਾਜੇ ਲੋਕ। ਇਨ੍ਹਾਂ ਬੇਅੰਤ ਸਾਖੀਆਂ ਵਿੱਚੋਂ ਇੱਕ ਸਾਖੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਵਿੱਚੋਂ ਇਥੇ ਪ੍ਰਮਾਣ ਵਜੋਂ ਦਿੱਤੀ ਜਾਂਦੀ ਹੈ।

ਸਾਖੀ ਬੰਦਾ ਸਿੰਘ ਬਹਾਦਰ ਦੀ—ਜਿਸ ਵੇਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਤਾ-ਪਿਤਾ ਤੇ ਚਾਰੇ ਸਾਹਿਬਜ਼ਾਦੇ ਵਾਰ ਕੇ ਦੱਖਣ ਦੀ ਧਰਤੀ ਵਿੱਚ ਅਨੇਕਾਂ ਜੀਵਾਂ ਨੂੰ ਤਾਰਦੇ ਹੋਏ ਪਹੁੰਚੇ ਤਾਂ ਰਸਤੇ ਵਿੱਚ ਪਤਾ ਲੱਗਿਆ ਕਿ ਗੋਦਾਵਰੀ ਦੇ ਕੰਢੇ ਇਹ ਕਰਾਮਾਤੀ ਫਕੀਰ ਰਹਿੰਦਾ ਹੈ। ਜੋ ਆਏ ਸਾਧੂ ਮਹਾਤਮਾ ਦਾ ਬੜਾ ਤ੍ਰਿਸ਼ਕਾਰ, ਭਾਵ ਨਿਰਾਦਰ ਕਰਦਾ ਹੈ। ਇਹ ਸਾਰੀ ਗੱਲ ਮਹੰਤ ਜੈਤ ਰਾਮ ਨੇ ਦੱਸੀ। ਗੁਰੂ ਜੀ ਨੇ ਕਿਹਾ ਕਿ ਮਹੰਤ ਜੀ! ਅਸੀਂ ਬਿਗੜੇ ਹੋਏ ਲੋਕਾਂ ਨੂੰ ਸੁਧਾਰਨ ਲਈ ਹੀ ਅਵਤਾਰ ਧਾਰਿਆ ਹੈ। ਤੂੰ ਚਿੰਤਾ ਨਾ ਕਰ, ਅਸੀਂ ਉਸ ਨੂੰ ਸਹੀ ਬੰਦਗੀ ਦੇ ਮਾਰਗ 'ਤੇ ਲਿਆਵਾਂਗੇ। ਸੋ ਇਉਂ ਸਤਿਗੁਰੂ ਜੀ ਜਦੋਂ ਗੋਦਾਵਰੀ ਦੇ ਕੰਢੇ 'ਤੇ ਪਹੁੰਚੇ ਤਾਂ ਉਸ ਵੇਲੇ ਇਹ ਜੋਗੀ ਮਾਧੋ ਦਾਸ ਜੰਗਲ ਵਿੱਚ ਬੈਠਾ ਸੀ। ਸਤਿਗੁਰੂ ਜੀ ਇਸਦੇ ਉਸ ਕਰਾਮਾਤੀ ਪਲਘੇ 'ਤੇ ਬੈਠੇ, ਜਿਸ ਨੂੰ ਇਹ ਬੀਰਾਂ ਦੇ ਬਲ ਨਾਲ ਉਡਾ ਕੇ ਸਾਧੂ, ਸੰਤਾਂ ਦਾ ਨਿਰਾਦਰ ਕਰਦਾ ਸੀ। ਇਹਦੇ ਚੇਲਿਆਂ ਨੇ ਜਾ ਕੇ ਦੱਸਿਆ ਕਿ ਕੋਈ ਪ੍ਰਭਾਵਸ਼ਾਲੀ ਸ਼ਕਤੀ ਵਾਲਾ, ਜਿਸਦੀ ਪਾਤਸ਼ਾਹ ਵਰਗੀ ਸ਼ੋਭਾ ਸ਼ਾਹੀ ਲਿਬਾਸ ਹੈ, ਤੁਹਾਡੇ ਪਲਘੇ 'ਤੇ ਆ ਬੈਠਾ ਹੈ ਤੇ ਸਾਡੀ ਕਿਸੇ ਦੀ ਪ੍ਰਵਾਹ ਨਹੀਂ ਕੀਤੀ। ਉਹਦੇ ਸਿੱਖ ਮਨਮਾਨੀਆਂ ਕਰ ਰਹੇ ਹਨ। ਇਸਨੇ ਆਪਣੇ ਬੀਰਾਂ ਨੂੰ ਹੁਕਮ ਕੀਤਾ ਕਿ ਆਕਾਸ਼ ਵਿੱਚ ਲਿਜਾ ਕੇ ਮੰਜਾ ਮੁਧਾ ਮਾਰ ਦੇਵੋ। ਬੀਰਾਂ ਨੇ ਜਾ ਕੇ ਮੰਜੇ ਨੂੰ ਚੁੱਕਣਾ ਚਾਹਿਆ, ਪਰ ਮੰਜਾਂ ਚੁੱਕਿਆ ਨਹੀਂ ਗਿਆ। ਥੋੜ੍ਹਾ ਜਿਹਾ ਹਿੱਲਿਆ, ਸਤਿਗੁਰੂ ਜੀ ਨੇ ਥੋੜ੍ਹੀ ਜਿਹੀ ਦ੍ਰਿਸ਼ਟੀ ਕੀਤੀ, ਪਲਘੇ ਨੂੰ ਕਿਹਾ ਕਿ ਟਿਕਿਆ ਰਹੋ। ਪਲਘ ਟਿਕਿਆ ਰਿਹਾ। ਮਾਧੋ ਦਾਸ ਦੀਆਂ ਫ਼ੈਬੀ ਸ਼ਕਤੀਆਂ ਨੇ ਜਦੋਂ ਜਵਾਬ ਦੇ ਦਿੱਤਾ ਤਾਂ ਪ੍ਰਭਾਵਿਤ ਹੋ ਕੇ ਹੰਕਾਰ ਵਿੱਚ ਤੁਰਿਆ ਕਿ ਮੈਂ ਚੱਲ ਕੇ ਦੇਖਦਾ ਹਾਂ ਕਿ ਕਿਸਨੇ ਐਡੀ ਹਿੰਮਤ ਕੀਤੀ ਹੈ। ਜਦੋਂ ਗੁਰੂ ਜੀ ਦੇ ਨੇੜੇ ਪਹੁੰਚਿਆ, ਹਿਰਦੇ ਦੀ ਸ਼ਾਂਤੀ ਪ੍ਰਾਪਤ ਹੋ ਗਈ। ਸਤਿਗੁਰੂ ਦੇ ਚਰਨ ਫੜ ਕੇ ਬੇਨਤੀ ਕਰਨ ਲੱਗਾ ਕਿ ਮੈਨੂੰ ਬਖਸ਼ ਦੇਵੋ। ਸਤਿਗੁਰੂ ਨੇ ਪੁੱਛਿਆ ਕਿ ਤੂੰ ਕੌਣ ਹੈ? ਇਸ ਨੇ ਕਿਹਾ ਕਿ ਜੀ! ਮੈਂ ਤੁਹਾਡਾ ਬੰਦਾ ਹਾਂ। ਸਤਿਗੁਰੂ ਜੀ ਨੇ ਕਿਹਾ ਕਿ ਜੇ ਬੰਦਾ ਹੈ ਤਾਂ ਬੰਦਿਆਂ ਵਾਲੇ ਕਰਮ ਕਰ। ਬੰਦਾ ਤਾਂ ਉਹ ਹੁੰਦਾ ਜੋ ਬੰਦਗੀ ਕਰੇ। ਜੋ ਬੰਦਗੀ ਨਹੀਂ

ਕਰਦਾ, ਉਸ ਨੂੰ ਬੰਦਾ ਕਹਾਉਣ ਦਾ ਕੀ ਹੱਕ ਹੈ। ਤੈਨੂੰ ਪ੍ਰਮੇਸ਼ਰ ਨੇ ਸੋਹਣਾ ਸਰੀਰ ਦਿੱਤਾ ਹੈ, ਪਿੰਡੇ ਨੂੰ ਸਵਾਹ ਮਲ ਕੇ ਆਪਣੀ ਹਾਲਤ ਬਿਗਾੜੀ ਬੈਠਾ ਹੈ।

ਯਥਾ— ੧. ਬੰਦਉ ਹੋਇ ਬੰਦਗੀ ਗਹੈ ॥ ਬੰਦਕ ਹੋਇ ਬੰਧ ਸੁਧਿ ਲਹੈ ॥

[ਬਾਵਨ ਅਖਰੀ ਕਬੀਰ ਜੀ, ਅੰਗ ੩੪੧]

੨. ਬੰਦੇ ਬੰਦਗੀ ਇਕਤੀਆਰ ॥

[ਗਉੜੀ ਕਬੀਰ ਜੀ, ਅੰਗ ੩੩੮]

ਸੋ, ਗੁਰਬਾਣੀ ਦੇ ਇਨ੍ਹਾਂ ਪ੍ਰਮਾਣਾਂ ਅਨੁਸਾਰ ਬੰਦਗੀ ਦਾ ਅਸਲੀ ਰਾਹ ਦੱਸਿਆ ਭਗਤੀ ਮਾਰਗ 'ਤੇ ਉਸ ਭੁੱਲੇ ਹੋਏ ਨੂੰ ਲਿਆਂਦਾ। ਫਿਰ ਭਾਈ ਦਇਆ ਸਿੰਘ ਤੋਂ ਗੁਰੂ ਸਾਹਿਬ ਦੀ ਸਾਰੀ ਬਿਥਿਆ ਸੁਣੀ। ਜਿਵੇਂ ਸਾਹਿਬਜ਼ਾਦੇ ਸ਼ਹੀਦ ਹੋਏ, ਕਥਾ ਸੁਣਦਿਆਂ ਨੇਤਰਾਂ ਤੋਂ ਜਲ ਵਹਿ ਤੁਰਿਆ ਤੇ ਬੈਰਾਗ ਵਿੱਚ ਆਇਆ। ਸਤਿਗੁਰਾਂ ਨੇ ਪੰਜ ਤੀਰ ਬਖ਼ਸ਼ ਕੇ ਥਾਪੜਾ ਦਿੱਤਾ ਤੇ ਬੰਦੇ ਦੀ ਕਮਾਂਡ ਹੇਠ ਲੜ ਕੇ ਸਿੱਖਾਂ ਨੇ ਸਾਰਾ ਪੰਜਾਬ ਸਰ (ਜਿੱਤਣਾ) ਕੀਤਾ। ਤੇ ਸਤਿਗੁਰੂ ਜੀ ਨੇ ਪੰਜਾਂ ਪਿਆਰਿਆਂ ਦੁਆਰਾ ਅੰਮ੍ਰਿਤ ਛਕਾ ਕੇ ਭਗਤੀ ਦਾ ਸਹੀ ਮਾਰਗ ਦਰਸਾਇਆ। ਜਿਸ ਮਾਰਗ ਤੋਂ ਇਹ ਭਟਕ ਚੁੱਕਾ ਸੀ। ਇਸ ਕਰਕੇ ਗੁਰੂ ਅਰਜਨ ਸਾਹਿਬ ਜੀ, ਜੋ ਪਹਿਲੀ ਤੁਕ ਵਿੱਚ ਸਿਧਾਂਤ ਦਿੰਦੇ ਹਨ ਕਿ ਭੁੱਲੇ ਹੋਏ ਨੂੰ ਮਾਰਗ ਪਾਉਣ ਵਾਲਾ ਗੁਰੂ ਵਡਿਆਂ ਭਾਗਾਂ ਨਾਲ ਪ੍ਰਾਪਤ ਹੁੰਦਾ ਹੈ। ਬੰਦਾ ਸਿੰਘ ਬਹਾਦਰ ਦੇ ਭਾਗ ਵੱਡੇ ਸਨ, ਜਿਸ ਕਰਕੇ ਗੁਰੂ ਗੋਬਿੰਦ ਸਿੰਘ ਜੀ ਵਰਗਾ ਗੁਰੂ ਪ੍ਰਾਪਤ ਹੋਇਆ। ਜਿਨ੍ਹਾਂ ਨੇ ਭਗਤੀ ਤੋਂ ਭੁੱਲੇ ਹੋਏ ਨੂੰ ਮਾਰਗ ਪਾ ਦਿੱਤਾ। ਪ੍ਰਤਾਪ ਤਾਂ ਸਤਿਗੁਰੂ ਜੀ ਦਾ ਪਹਿਲਾਂ ਹੀ ਜਾਣ ਚੁੱਕਾ ਸੀ, ਪਰ ਜਦੋਂ ਸਤਿਗੁਰੂ ਜੀ ਨੇ ਪੁੱਛਿਆ ਕਿ ਤੇਰਾ ਗੁਰੂ ਕੌਣ ਹੈ? ਇਸ ਨੇ ਆਪਣੇ ਗੁਰੂ ਦਾ ਨਾਮ ਦੱਸਿਆ ਤਾਂ ਸਤਿਗੁਰੂ ਜੀ ਨੇ ਕਿਹਾ ਕਿ ਤੂੰ ਜਾਣਦਾ ਹੈਂ ਤੇਰਾ ਗੁਰੂ ਇਸ ਵੇਲੇ ਕਿਥੇ ਹੈ? ਤਾਂ ਉਸਨੇ ਕਿਹਾ ਕਿ ਜੀ ਮੈਂ ਨਹੀਂ ਜਾਣਦਾ। ਮੈਨੂੰ ਤਾਂ ਇਤਨਾ ਪਤਾ ਹੈ ਕਿ ਉਹ ਬੈਕੰਠ ਵਿੱਚ ਹੋਵੇਗਾ। ਸਾਹਮਣੇ ਇੱਕ ਪਕਿਆ ਹੋਇਆ ਫਲ ਸਤਿਗੁਰੂ ਜੀ ਨੇ ਇਹਨੂੰ ਕਹਿਕੇ ਤੁੜਵਾਇਆ, ਜੋ ਪੱਕ ਕੇ ਲਾਲ ਹੋਇਆ ਹੋਇਆ ਸੀ। ਜਦੋਂ ਇਸ ਨੂੰ ਫੋਲ ਕੇ ਦੇਖਿਆ ਤਾਂ ਵਿੱਚ ਇੱਕ ਕੀੜਾ ਨਜ਼ਰ ਆਇਆ। ਸਤਿਗੁਰੂ ਜੀ ਨੇ ਕਿਹਾ ਕਿ ਇਹ ਤੇਰਾ ਗੁਰੂ ਸੀ, ਜੋ ਇਸ ਵੇਲੇ ਕੀੜੇ ਦੀ ਜੂਨ ਵਿੱਚ ਪਿਆ ਹੈ। ਇਸਨੇ ਤੈਨੂੰ ਕੀ ਮਾਰਗ ਪਾਉਣਾ ਸੀ, ਜਿਹੜਾ ਖੁਦ ਹੀ ਮਾਰਗ ਤੋਂ ਭਟਕਿਆ ਸੀ। ਬੰਦਾ ਸਿੰਘ ਬਹਾਦਰ ਦੇ ਮਨ ਵਿੱਚ ਆਪਣੇ ਗੁਰੂ ਦਾ ਪਿਛਲਾ ਪ੍ਰੇਮ ਜਾਗਿਆ ਤੇ ਆਪਣੇ ਗੁਰੂ 'ਤੇ ਤਰਸ ਆਇਆ ਕਿ ਮੈਨੂੰ ਤਾਂ ਭੁੱਲੇ ਨੂੰ ਮਾਰਗ ਪਾਇਆ ਹੀ ਹੈ, ਮੇਰੇ ਗੁਰੂ 'ਤੇ ਕਿਰਪਾ ਹੋਵੇ, ਐਸੀ ਬੇਨਤੀ ਸਤਿਗੁਰੂ ਜੀ ਨੂੰ ਕੀਤੀ। ਸੋ, ਸਤਿਗੁਰੂ ਜੀ ਨੇ ਉਸ ਕੀੜੇ ਨੂੰ ਦਿਖਾ ਕੇ ਬੰਦੇ ਨੂੰ ਕਿਹਾ ਕਿ ਤੂੰ ਆਪਣੇ ਗੁਰੂ ਦਾ ਨਾਮ ਲੈ ਕੇ ਉੱਚੀ ਪੁਕਾਰ ਕਰ, ਮੈਂ ਇਸਦੀ ਆਤਮਾ ਨੂੰ ਜਗਾਉਂਦਾ ਹਾਂ। ਤੈਨੂੰ ਨਿਸ਼ਚਾ ਹੋ ਜਾਵੇ ਕਿ ਗੁਰੂ ਨੇ ਸੱਤ ਕਿਹਾ ਹੈ। ਉਸਨੇ ਜਦੋਂ ਗੁਰੂ ਦਾ ਨਾਮ ਲੈ ਕੇ ਉਚੀ ਧੁਨ ਨਾਲ ਪੁਕਾਰਿਆ ਤਾਂ ਉਸ ਕੀੜੇ ਨੇ ਆਪਣੀ ਜੁਬਾਨ ਨਾਲ ਕ੍ਰਿਰ-ਕ੍ਰਿਰ ਦੀ ਆਵਾਜ਼ ਉਚਾਰਨ ਕੀਤੀ, ਜਿਸ 'ਤੇ ਬੰਦੇ ਨੂੰ ਨਿਸ਼ਚਾ ਹੋਇਆ।

ਯਥਾ— ਧੁਨਿ ਉਚੀ ਲੇ ਨਾਮ ਗੁਹਾਰਾ ॥ ਕੀਰੇ ਕਿਰਰ ਕਿਰਰ ਉੱਚਾਰਾ ॥

ਜਾਨਿ ਲੀਨਿ ਨਿਸ਼ਚੇ ਗੁਰ ਮੇਰੇ ॥ ਕਹਾਂ ਭਾਈ ਗਤਿ ! ਬਿਸਮ ਬਡੇਰੇ ॥੩੨॥

ਸ੍ਰੀ ਗੁਰ ਭਨਯੋ 'ਚਿੰਤ ਕਯਾ ਕੀਜੈ ॥ ਸ਼ੇਸ਼ ਕਰਮ ਇਸ ਕੋ ਲਖਿ ਲੀਜੈ ॥

ਇਹ ਤਨ ਤਜਿ ਅਬਿ ਸੁਭ ਗਤਿ ਪਾਵੈ ॥ ਬਹੁਰ ਨਹੀ ਅਪ ਗਤਿ ਅਸ ਜਾਵੈ ॥੩੩॥

[ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ, ਐਨ ੨, ਅੰਸੂ ੫]

ਸੋ, ਇਉਂ ਸਤਿਗੁਰੂ ਜੀ ਨੇ ਭਗਤੀ ਤੋਂ ਭੁੱਲੇ ਹੋਏ ਮਾਧੋਦਾਸ ਤੇ ਉਸਦੇ ਗੁਰੂ ਨੂੰ ਸਹੀ ਰਾਹ ਪਾਇਆ।

ਯਥਾ— ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰਦੁਆਰੇ ਕੋ ਪਾਵਏ ॥

ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥

[ਆਸਾ ਮਹਲਾ ੩, ਅੰਗ ੪੪੦]

ਜੋ ਸਿਧਾਂਤ ਗੁਰੂ ਅਰਜਨ ਸਾਹਿਬ ਜੀ ਨੇ ਪਹਿਲੀ ਤੁਕ ਵਿੱਚ ਦਿੱਤਾ ਹੈ, ਉਸਦੀ ਪੁਸ਼ਟੀ ਇਤਿਹਾਸਕ ਸਾਖੀ ਦੁਆਰਾ ਕੀਤੀ ਹੈ।

ਯਥਾ— ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ [ਰਾਮਕਲੀ ਮਹਲਾ ੩, ਅੰਗ ੯੧੯]

**ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥
ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥**

ਹੇ ਮਨ! ਸਿਮਰਿ=ਸਿਮਰਨੇ ਯੋਗ ਰਾਮ=ਰਮੇ ਹੋਏ ਪ੍ਰਮੇਸ਼ਰ ਦਾ ਜੋ ਨਾਮ ਹੈ, ਉਸਨੂੰ ਚਿਤਾਰੇ=ਚਿਤਾਰਨਾ ਕਰ, ਭਾਵ ਚੇਤੇ ਕਰ। ਉਸਦਾ ਚਿੰਤਨ ਕਰ। ਪਿਆਰੇ ਗੁਰਾਂ ਦੇ ਚਰਣ-ਕਮਲ ਮੇਰੇ ਹਿਰਦੇ=ਅੰਤਸ਼ਕਰਨ ਵਿੱਚ ਵਸ ਰਹੇ ਹਨ।

**ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥
ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥**

ਪੰਜੇ ਵਿਕਾਰ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਨੇ ਮਨ ਨੂੰ ਆਪਣੇ ਵਿੱਚ ਲੀਨਾ=ਲੀਨ ਕਰ ਲਿਆ ਸੀ, ਗੁਰਿ=ਸਤਿਗੁਰੂ ਜੀ ਨੇ ਮੋਹ ਆਦਿਕ ਦੇ ਬੰਧਨ ਕਾਟਿ=ਕੱਟ ਕੇ ਮੁਕਤ ਕਰ ਦਿੱਤਾ, ਭਾਵ ਇਨ੍ਹਾਂ ਦੇ ਬੰਧਨ ਖੁੱਲ੍ਹ ਗਏ। ਪਹਿਲਾਂ ਮਨ ਇਨ੍ਹਾਂ ਦੇ ਬੰਧਨਾਂ ਵਿੱਚ ਬੰਨ੍ਹਿਆ ਹੋਇਆ ਸੀ, ਹੁਣ ਗੁਰੂ ਦੀ ਕਿਰਪਾ ਨਾਲ ਬੰਧਨ ਰਹਿਤ ਹੋ ਗਿਆ, ਭਾਵ ਸੁਤੰਤਰ ਹੋ ਗਿਆ।

ਯਥਾ— ੧. ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥

[ਆਸਾ ਮਹਲਾ ੫, ਅੰਗ ੪੩੧]

੨. ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥
ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥

[ਗਉੜੀ ਸੁਖਮਨੀ ਮਹਲਾ ੫, ਅੰਗ ੨੬੯]

੩. ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥

[ਮਾਝ ਮਹਲਾ ੫, ਅੰਗ ੧੦੮]

੪. ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜਉ ॥

ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜਉ ॥

ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥

ਭਵਸਾਗਰੁ ਬੰਧਿਅਉ ਸਿਖ ਤਾਰੇ ਸੋਪ੍ਰਸੰਨੈ ॥ [ਸਵੱਈਏ ਮਹਲੇ ਚਉਥੇ ਕੇ, ਅੰਗ ੧੪੦੬]

ਸੋ, ਇਸ ਤਰੀਕੇ ਨਾਲ ਗੁਰੂ ਜੀ ਇਨ੍ਹਾਂ ਪੰਜਾਂ ਨੂੰ ਵਸ ਕਰਦਿਆਂ ਮੋਹ ਰੂਪੀ ਮਲਿ=ਪਹਿਲਵਾਨ ਨੂੰ ਆਪਣੇ ਬਿਵਸਿ=ਵਿਸ਼ੇਸ਼ ਕਰਕੇ ਵਸ ਕਰ ਲਿਆ ਹੈ ਅਤੇ ਕਾਮ ਨੂੰ ਸੰਕਲਪਾਂ ਰੂਪੀ ਕੇਸਾਂ ਤੋਂ ਪਕੜ ਕੇ ਪਛਾੜਨਾ ਕੀਤਾ ਹੈ। ਕ੍ਰੋਧ ਜੋ ਪਰਚੰਡਿ=ਤੀਖਣ ਹੈ ਤੇ ਉਸਨੂੰ ਖੰਡਿ=ਟੁਕੜੇ ਟੁਕੜੇ ਕਰ ਦਿੱਤਾ ਹੈ ਅਤੇ ਲੋਭ ਨੂੰ ਨਿਰਾਦਰ, ਵਾ ਅਪਮਾਨ ਕਰਕੇ ਹੰਕਾਰ ਦੇ ਸਹਿਤ ਝਾੜ ਦਿੱਤਾ ਹੈ, ਭਾਵ ਸਰਬ ਵਿਕਾਰਾਂ ਨੂੰ ਦੂਰ ਕਰ ਦਿੱਤਾ ਹੈ। ਜਨਮੁ ਔਰ ਕਾਲੁ=ਮ੍ਰਿਤੂ ਆਪ ਜੀ ਦੇ ਅੱਗੇ ਹੱਥ ਜੋੜ ਕੇ ਖੜ੍ਹੇ ਰਹਿੰਦੇ ਹਨ, ਜੋ ਆਪ ਜੀ ਦਾ ਹੁਕਮ ਹੁੰਦਾ ਹੈ, ਸੋਈ ਮੰਨਦੇ ਹਨ। ਸੰਸਾਰ ਸਮੁੰਦਰ ਤਰਨੇ ਨੂੰ ਆਪ ਜੀ ਨੇ ਵਾਹਿਗੁਰੂ ਨਾਮ ਦਾ ਪੁਲ ਬੰਨ੍ਹਿਆ ਹੈ। ਸੋ, ਆਪ ਜੀ ਨੇ ਪ੍ਰਸੰਨ ਹੋ ਕੇ ਸਿੱਖਾਂ ਨੂੰ ਤਾਰਿਆ ਹੈ। ਇਉਂ ਸਿੱਖਾਂ ਨੂੰ ਬੰਧਨ ਰਹਿਤ ਕੀਤਾ ਹੈ।

ਯਥਾ— ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥

ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ [ਸਵੱਈਏ ਮਹਲਾ ਤੀਜੇ ਕੇ, ਅੰਗ ੧੩੯੬]

ਦੁਖ ਸੁਖ ਕਰਤ ਜਨਮਿ ਫੁਨਿ ਮੁਆ ॥

ਸੁਖਾਂ-ਦੁਖਾਂ ਨੂੰ ਧਾਰਨ ਕਰਦਾ ਹੋਇਆ ਫੁਨਿ=ਪੁਨਾ ਜਨਮਿ=ਜੰਮਦਾ ਮੁਆ=ਮਰਦਾ ਸੀ।

ਯਥਾ— ਦੁਖ ਸੁਖ ਕਰਤ ਮਹਾ ਭ੍ਰਮਿ ਬੁਭੋ ਅਨਿਕ ਜੁਨਿ ਭਰਮਈ ਹੈ ॥

[ਗੁਜਰੀ ਕਬੀਰ ਜੀ, ਅੰਗ ੫੨੪]

ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥

ਪਰ ਗੁਰਾਂ ਨੇ ਚਰਨਾਂ ਕਮਲਾਂ ਦਾ ਆਸ੍ਰਮੁ=ਆਸਰਾ ਦੇ ਦਿੱਤਾ ਹੈ, ਅਥਵਾ :—ਵਾਹਿਗੁਰੂ ਦੇ ਚਰਨਾਂ ਕਮਲਾਂ ਵਿੱਚ ਆਸ੍ਰਮੁ=ਅਸਥਾਨ ਬਣਾ ਦਿੱਤਾ ਹੈ।

ਯਥਾ— ਚਰਣੁ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥

[ਬਿਲਾਵਲੁ ਮਹਲਾ ੫, ਅੰਗ ੮੧੭]

ਅਗਨਿ ਸਾਗਰ ਬੁਭਤ ਸੰਸਾਰਾ ॥

ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥

ਜੋ ਅਗਨਿ=ਅਗਨੀ ਦੇ ਸਾਗਰ=ਸਮੁੰਦਰ ਸੰਸਾਰ ਵਿੱਚ ਬੁਭਤ=ਭੁਬਦਾ ਜਾਂਦਾ ਸੀ, ਅਥਵਾ :—ਸਾਰਾ ਸੰਸਾਰ ਤ੍ਰਿਸ਼ਨਾ ਰੂਪ ਅੰਗ ਦੇ ਸਮੁੰਦਰ ਵਿੱਚ ਡੁੱਬ ਰਿਹਾ ਸੀ, ਗੁਰੂ ਜੀ ਕਥਨ ਕਰਦੇ ਹਨ ਕਿ ਸਤਿਗੁਰੂ ਜੀ ਨੇ ਜੀਵਾਂ ਦੀ ਬੁੱਧ ਰੂਪ ਬਾਹ=ਭੁਜਾ ਤੋਂ ਪਕੜ ਕੇ ਨਿਸ=ਪ੍ਰਪੰਚ ਤੋਂ ਤਾਰਾ=ਤਾਰ ਦਿੱਤਾ ਹੈ, ਭਾਵ ਡੁੱਬਣ ਨਹੀਂ ਦਿੱਤਾ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥